

## Sri Guru Granth Sahib

Displaying 540 of

ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੁਖ ਨਿਵਾਰਣਹਾਰੋ ਰਾਮ ॥੧॥

Naanak Har Jap Sukh Paaeiaa Maeree Jindhurreeeae Sabh Dhookh Nivaaranehaaro Raam ||1||

Nanak has found peace, meditating on the Lord, O my soul; the Lord is the Destroyer of all pain. ||1||

ਬਿਹਾਗੜਾ (ਮਃ ੪) ਛੰਤ (੪) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੦ ਪੰ. ੧

Raag Bihaagrhaa Guru Ram Das

ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥

Saa Rasanaa Dhhan Dhann Hai Maeree Jindhurreeeae Gun Gaavai Har Prabh Kaerae Raam ||

Blessed, blessed is that tongue, O my soul, which sings the Glorious Praises of the Lord God.

ਬਿਹਾਗੜਾ (ਮਃ ੪) ਛੰਤ (੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੦ ਪੰ. ੧

Raag Bihaagrhaa Guru Ram Das

ਤੇ ਸ੍ਰਵਨ ਭਲੇ ਸੋਭਨੀਕ ਹਰਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥

Thae Sravan Bhalae Sobhaneek Hehi Maeree Jindhurreeeae Har Keerathan Sunehi Har Therae Raam ||

Sublime and splendid are those ears, O my soul, which listen to the Kirtan of the Lord's Praises.

ਬਿਹਾਗੜਾ (ਮਃ ੪) ਛੰਤ (੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੦ ਪੰ. ੨

Raag Bihaagrhaa Guru Ram Das

ਸੋ ਸੀਸੁ ਭਲਾ ਪਵਿਤ੍ਰੁ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥

So Sees Bhalaa Pavithr Paavan Hai Maeree Jindhurreeeae Jo Jaae Lagai Gur Pairae Raam ||

Sublime, pure and pious is that head, O my soul, which falls at the Guru's Feet.

ਬਿਹਾਗੜਾ (ਮਃ ੪) ਛੰਤ (੪) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੦ ਪੰ. ੩

Raag Bihaagrhaa Guru Ram Das

ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥

Gur Vittahu Naanak Vaariaa Maeree Jindhurreeeae Jin Har Har Naam Chithaerae Raam ||2||

Nanak is a sacrifice to that Guru, O my soul; the Guru has placed the Name of the Lord, Har, Har, in my mind. ||2||

ਬਿਹਾਗੜਾ (ਮਃ ੪) ਛੰਤ (੪) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੦ ਪੰ. ੪

Raag Bihaagrhaa Guru Ram Das

ਤੇ ਨੇਤ੍ਰੁ ਭਲੇ ਪਰਵਾਣੁ ਹਰਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥

Thae Naethr Bhalae Paravaan Hehi Maeree Jindhurreeeae Jo Saadhoo Sathigur Dhaekhehi Raam ||

Blessed and approved are those eyes, O my soul, which gaze upon the Holy True Guru.

ਬਿਹਾਗੜਾ (ਮਃ ੪) ਛੰਤ (੪) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੪

*Raag Bihaagrhaa Guru Ram Das*

ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥

Thae Hasath Puneeth Pavithr Hehi Maeree Jindhurreeeae Jo Har Jas Har Har Laekhehi Raam ||

Sacred and sanctified are those hands, O my soul, which write the Praises of the Lord, Har, Har.

ਬਿਹਾਗੜਾ (ਮਃ ੪) ਛੰਤ (੪) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੫

*Raag Bihaagrhaa Guru Ram Das*

ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥

This Jan Kae Pag Nith Poojeeahi Maeree Jindhurreeeae Jo Maarag Dharam Chalaesehi Raam ||

I worship continually the feet of that humble being, O my soul, who walks on the Path of Dharma - the path of righteousness.

ਬਿਹਾਗੜਾ (ਮਃ ੪) ਛੰਤ (੪) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੬

*Raag Bihaagrhaa Guru Ram Das*

ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥

Naanak Thin Vittahu Vaariaa Maeree Jindhurreeeae Har Sun Har Naam Manaesehi Raam ||3||

Nanak is a sacrifice to those, O my soul, who hear of the Lord, and believe in the Lord's Name. ||3||

ਬਿਹਾਗੜਾ (ਮਃ ੪) ਛੰਤ (੪) ੩:੪ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੭

*Raag Bihaagrhaa Guru Ram Das*

ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥

Dharath Paathaal Aakaas Hai Maeree Jindhurreeeae Sabh Har Har Naam Dhhaavai Raam ||

The earth, the nether regions of the underworld, and the Akaashic ethers, O my soul, all meditate on the Name of the Lord, Har, Har.

ਬਿਹਾਗੜਾ (ਮਃ ੪) ਛੰਤ (੪) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੮

*Raag Bihaagrhaa Guru Ram Das*

ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥

Poun Paanee Baisantharo Maeree Jindhurreeeae Nith Har Har Har Jas Gaavai Raam ||

Wind, water and fire, O my soul, continually sing the Praises of the Lord, Har, Har, Har.

ਬਿਹਾਗੜਾ (ਮਃ ੪) ਛੰਤ (੪) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੯

*Raag Bihaagrhaa Guru Ram Das*

ਵਣੁ ਤਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥

Van Thrin Sabh Aakaar Hai Maeree Jindhurreeeae Mukh Har Har Naam Dhhaavai Raam ||

The woods, the meadows and the whole world, O my soul, chant with their mouths the Lord's Name, and meditate on the Lord.

ਬਿਹਾਗੜਾ (ਮਃ ੪) ਛੰਤ (੪) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੯

*Raag Bihaagrhaa Guru Ram Das*

ਨਾਨਕ ਤੇ ਹਰਿ ਦਰਿ ਪੈਨ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥

Naanak Thae Har Dhar Painhaaeiaa Maeree Jindhurreeeae Jo Guramukh Bhagath Man Laavai Raam  
॥4॥4॥

O Nanak, one who, as Gurmukh, focuses his consciousness on the Lord's devotional worship - O my soul, he is robed in honor in the Court of the Lord. ॥4॥4॥

ਬਿਹਾਗੜਾ (ਮਃ ੪) ਛੰਤ (੪) ੪:੪ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੦

*Raag Bihaagrhaa Guru Ram Das*

ਬਿਹਾਗੜਾ ਮਹਲਾ ੪ ॥

Bihaagarraa Mehalaa 4 ॥

Bihaagraa, Fourth Mehl:

ਬਿਹਾਗੜਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੫੪੦

ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥

Jin Har Har Naam N Chaethiou Maeree Jindhurreeeae Thae Manamukh Moorr Eiaanae Raam ॥

Those who do not remember the Name of the Lord, Har, Har, O my soul - those self-willed manmukhs are foolish and ignorant.

ਬਿਹਾਗੜਾ (ਮਃ ੪) ਛੰਤ (੫) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੧

*Raag Bihaagrhaa Guru Ram Das*

ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥

Jo Mohi Maaeiaa Chith Laaeidhae Maeree Jindhurreeeae Sae Anth Geae Pashhuthaanae Raam ॥

Those who attach their consciousness to emotional attachment and Maya, O my soul, depart regretfully in the end.

ਬਿਹਾਗੜਾ (ਮਃ ੪) ਛੰਤ (੫) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੨

*Raag Bihaagrhaa Guru Ram Das*

ਹਰਿ ਦਰਗਹ ਢੋਈ ਨਾ ਲਹਨ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥

Har Dharageh Dtoee Naa Lehanih Maeree Jindhurreeeae Jo Manamukh Paap Lubhaanae Raam ॥

They find no place of rest in the Court of the Lord, O my soul; those self-willed manmukhs are deluded by sin.

ਬਿਹਾਗੜਾ (ਮਃ ੪) ਛੰਤ (੫) ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੩

*Raag Bihaagrhaa Guru Ram Das*

ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥

Jan Naanak Gur Mil Oubarae Maeree Jindhurreeeae Har Jap Har Naam Samaanae Raam ॥1॥

O servant Nanak, those who meet the Guru are saved, O my soul; chanting the Name of the Lord, they are absorbed in the Name of the Lord. ॥1॥

ਬਿਹਾਗੜਾ (ਮਃ ੪) ਛੰਤ (੫) ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੩

Raag Bihaagrhaa Guru Ram Das

ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥

Sabh Jaae Milahu Sathiguroo Ko Maeree Jindhurreeeae Jo Har Har Naam Dhirraavai Raam ||

Go, everyone, and meet the True Guru; O my soul, He implants the Name of the Lord, Har, har, within the heart.

ਬਿਹਾਗੜਾ (ਮਃ ੪) ਛੰਤ (੫) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੪

Raag Bihaagrhaa Guru Ram Das

ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ  
ਰਾਮ ॥

Har Japadhiaa Khin Dtil N Keejee Maeree Jindhurreeeae Math K Jaapai Saahu Aavai K N Aavai Raam ||

Do not hesitate for an instant - meditate on the Lord, O my soul; who knows whether he shall draw another breath?

ਬਿਹਾਗੜਾ (ਮਃ ੪) ਛੰਤ (੫) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੫

Raag Bihaagrhaa Guru Ram Das

ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ  
ਰਾਮ ॥

Saa Vaelaa So Moorath Saa Gharree So Muhath Safal Hai Maeree Jindhurreeeae Jith Har Maeraa Chith Aavai Raam ||

That time, that moment, that instant, that second is so fruitful, O my soul, when my Lord comes into my mind.

ਬਿਹਾਗੜਾ (ਮਃ ੪) ਛੰਤ (੫) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੬

Raag Bihaagrhaa Guru Ram Das

ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥

Jan Naanak Naam Dhhaeiaiaa Maeree Jindhurreeeae Jamakankar Naerr N Aavai Raam ||2||

Servant Nanak has meditated on the Naam, the Name of the Lord, O my soul, and now, the Messenger of Death does not draw near him. ||2||

ਬਿਹਾਗੜਾ (ਮਃ ੪) ਛੰਤ (੫) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੭

Raag Bihaagrhaa Guru Ram Das

ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥

Har Vaekhai Sunai Nith Sabh Kishh Maeree Jindhurreeeae So Ddarai Jin Paap Kamathae Raam ||

The Lord continually watches, and hears everything, O my soul; he alone is afraid, who commits sins.

ਬਿਹਾਗੜਾ (ਮਃ ੪) ਛੰਤ (੫) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੫੪੦ ਪੰ. ੧੮

Raag Bihaagrhaa Guru Ram Das

ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥

Jis Anthar Hiradhaa Sudhh Hai Maeree Jindhurreeeae Thin Jan Sabh Ddar Sutt Ghathae Raam ||

One whose heart is pure within, O my soul, casts off all his fears.

ਬਿਹਾਗੜਾ (ਮਃ ੪) ਛੰਤ (੫) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੦ ਪੰ. ੧੯

*Raag Bihaagrhaa Guru Ram Das*

ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥

Har Nirabho Naam Patheejiaa Maeree Jindhurreeeae Sabh Jhakh Maaran Dhusatt Kupathae Raam ||

One who has faith in the Fearless Name of the Lord, O my soul - all his enemies and attackers speak against him in vain.

ਬਿਹਾਗੜਾ (ਮਃ ੪) ਛੰਤ (੫) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੦ ਪੰ. ੧੯

*Raag Bihaagrhaa Guru Ram Das*